

ਗੋਂਡ ॥

Gond:

ਨਾਦ ਭ੍ਰਮੇ ਜੈਸੇ ਮਿਰਗਾਏ ॥

The deer is lured by the sound of the hunter's bell;

ਪ੍ਰਾਨ ਤਜੇ ਵਾ ਕੇ ਧਿਆਨੁ ਨ ਜਾਏ ॥੧॥

it loses its life, but it cannot stop thinking about it. ||1||

ਐਸੇ ਰਾਮਾ ਐਸੇ ਹੇਰਉ ॥

In the same way, I look upon my Lord.

ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥

I will not abandon my Lord, and turn my thoughts to another. ||1||Pause||

ਜਿਉ ਮੀਨਾ ਹੇਰੈ ਪਸੂਆਰਾ ॥

As the fisherman looks upon the fish,

ਸੋਨਾ ਗਢਤੇ ਹਿਰੈ ਸੁਨਾਰਾ ॥੨॥

and the goldsmith looks upon the gold he fashions;||2||

ਜਿਉ ਬਿਖਈ ਹੇਰੈ ਪਰ ਨਾਰੀ ॥

As the man driven by sex looks upon another man's wife,

ਕਉਡਾ ਡਾਰਤ ਹਿਰੈ ਜੁਆਰੀ ॥੩॥

and the gambler looks upon the throwing of the dice -||3||

ਜਹ ਜਹ ਦੇਖਉ ਤਹ ਤਹ ਰਾਮਾ ॥

In the same way, wherever Naam Dayv looks, he sees the Lord.

ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥

Naam Dayv meditates continuously on the Feet of the Lord. ||4||2||